

ਬੱਚਿਆਂ ਅਤੇ ਅੱਲ੍ਹੜਾਂ ਲਈ *Quetiapine* (ਕਵਿਟਾਇਆਪੀਨ) ਦਾ ਇਸਤੇਮਾਲ ਕਰਨਾ

ਸੰਖੇਪ ਵਿਆਖਿਆ



Quetiapine ਕਵਿਟਾਇਆਪੀਨ (*Seroquel*[®], ਸਿਰੋਕਵੈਲ[®], *Seroquel XR*[®] ਸਿਰੋਕਵੈਲ ਐਕਸ ਆਰ[®]) ਦਵਾਈਆਂ ਦੇ ਉਸ ਸਮੂਹ ਨਾਲ ਸੰਬੰਧਿਤ ਹੈ ਜਿਸ ਨੂੰ ਅਟਿਪੀਕਲ ਐਂਟੀਸਾਇਕੋਟਿਕਸ (ਖ਼ਾਸ ਗੰਭੀਰ ਮਾਨਸਿਕ ਰੋਗ ਵਿਰੋਧੀ) ਜਾਂ “ਸੈਕੰਡ-ਜੈਨਰੇਸ਼ਨ ਐਂਟੀਸਾਇਕੋਟਿਕਸ” ਕਿਹਾ ਜਾਂਦਾ ਹੈ।

Quetiapine ਦੀ ਵਰਤੋਂ ਕਿਸ ਲਈ ਕੀਤੀ ਜਾਂਦੀ ਹੈ?

ਜਿਵੇਂ ਕਿ ਬਚਪਨ ਵਿੱਚ ਹੋਣ ਵਾਲੇ ਵਿਗਾੜਾਂ ਦੇ ਇਲਾਜ ਵਿੱਚ ਕਈ ਦਵਾਈਆਂ ਇਸਤੇਮਾਲ ਹੁੰਦੀਆਂ ਹਨ, *Quetiapine* ਦਵਾਈ ਬੱਚਿਆਂ ਅਤੇ ਅੱਲ੍ਹੜਾਂ ਲਈ ਹੈਲਥ ਕੈਨੇਡਾ ਵੱਲੋਂ ਪ੍ਰਵਾਨਿਤ ਨਹੀਂ ਹੈ। ਜਦੋਂ *Quetiapine* ਦੀ ਵਰਤੋਂ ਦੇ ਸੰਭਾਵੀ ਫਾਇਦੇ (ਜਿਵੇਂ ਕਿ ਤੁਹਾਡੇ ਲੱਛਣਾਂ ਵਿੱਚ ਕਮੀ) ਸੰਭਾਵੀ ਖ਼ਤਰਿਆਂ (ਜਿਵੇਂ ਕਿ ਮਾੜੇ ਪ੍ਰਭਾਵ) ਤੋਂ ਜ਼ਿਆਦਾ ਹੋਣ, ਉਦੋਂ ਕਈ ਡਾਕਟਰ ਕਈ ਅਲਾਮਤਾਂ ਨੂੰ ਠੀਕ ਕਰਨ ਵਾਸਤੇ ਇਸ ਨੂੰ “ਆਫ ਲੇਬਲ” ਲਿਖ ਸਕਦੇ ਹਨ। ਇਹ ਅਲਾਮਤਾਂ ਹਨ:

- ਸਕਿਜ਼ੋਫ਼੍ਰੀਨੀਆ (ਖੰਡਤ ਮਾਨਸਿਕਤਾ ਜਾਂ ਪਾਗਲਪਨ) ਅਤੇ ਸੋਚ-ਵਿਚਾਰ ਸੰਬੰਧੀ ਹੋਰ ਵਿਗਾੜ
- ਬਾਈਪੋਲਰ ਡਿਸਆਰਡਰ (ਦੋ-ਧਰੁਵੀ ਵਿਗਾੜ) (ਦੋ ਧਰੁਵੀ ਵਿਗਾੜਾਂ ਦੇ ਇਨ੍ਹਾਂ ਲੱਛਣਾਂ ਵਿੱਚ ਡਿਪਰੈਸ਼ਨ ਵੀ ਸ਼ਾਮਲ ਹੈ)
- ਆਟਿਜ਼ਮ ਨਾਲ ਸੰਬੰਧਿਤ ਲੱਛਣ
- ਉਦਾਸੀ ਜਾਂ ਡਿਪਰੈਸ਼ਨ
- ਚਿੰਤਾ ਰੋਗ ਦੇ ਵਿਗਾੜ
- ਨੀਂਦ ਨਾਲ ਸੰਬੰਧਿਤ ਕੁੱਝ ਵਿਗਾੜ
- ਵਿਹਾਰ ਨਾਲ ਸੰਬੰਧਿਤ ਵਿਗਾੜ (ਬਹੁਤ ਜ਼ਿਆਦਾ ਗੁੱਸਾ)

ਤੁਹਾਡਾ ਡਾਕਟਰ ਕਿਸੇ ਹੋਰ ਕਾਰਨ ਕਰਕੇ ਵੀ ਇਹ ਦਵਾਈ ਇਸਤੇਮਾਲ ਕਰ ਰਿਹਾ ਹੋ ਸਕਦਾ ਹੈ। ਜੇ ਤੁਹਾਨੂੰ ਇਹ ਸਪਸ਼ਟ ਨਹੀਂ ਹੈ ਕਿ ਤੁਹਾਨੂੰ ਇਹ ਦਵਾਈ ਕਿਉਂ ਲਿਖੀ ਗਈ ਹੈ, ਕਿਰਪਾ ਕਰਕੇ ਆਪਣੇ ਡਾਕਟਰ ਨੂੰ ਪੁੱਛ ਲਓ।

Quetiapine ਕਿਵੇਂ ਕੰਮ ਕਰਦੀ ਹੈ?



ਦੂਸਰੀਆਂ ਅਟਿਪੀਕਲ ਐਂਟੀਸਾਇਕੋਟਿਕਸ ਦੀ ਤਰ੍ਹਾਂ *Quetiapine* ਵੀ ਦਿਮਾਗ ਵਿਚਲੇ ਰਸਾਇਣਾਂ, ਜਿਨ੍ਹਾਂ ਨੂੰ ਡੋਪਾਮਾਇਨ ਅਤੇ ਸੈਰੋਟੋਨਿਨ ਕਿਹਾ ਜਾਂਦਾ ਹੈ, ਉੱਤੇ ਅਸਰ ਪਾਉਂਦੀ ਹੈ। ਜਿਹਨਾਂ ਲੋਕਾਂ ਵਿੱਚ ਖੰਡਤ ਮਾਨਸਿਕਤਾ ਅਤੇ ਦੋ-ਧਰੁਵੀ ਵਿਗਾੜਾਂ ਦੇ ਸੰਕੇਤ ਹਨ, ਉਨ੍ਹਾਂ ਵਿੱਚ ਇਹ ਮਦਦ ਕਰਦੀ ਦਿਖਾਈ ਗਈ ਹੈ। ਐਂਟੀਸਾਇਕੋਟਿਕਸ ਖੰਡਤ ਮਾਨਸਿਕਤਾ ਅਤੇ ਦੋ-ਧਰੁਵੀ ਵਿਗਾੜਾਂ ਦੇ ਸੰਕੇਤਾਂ ਨੂੰ ਕਿਸ ਤਰ੍ਹਾਂ ਠੀਕ ਕਰਦੇ ਹਨ, ਇਸ ਗੱਲ ਦਾ ਨਿਸ਼ਚਿਤ ਢੰਗ ਪੂਰੀ ਤਰ੍ਹਾਂ ਨਾਲ ਨਹੀਂ ਜਾਣਿਆ ਜਾ ਸਕਿਆ ਹੈ।

ਬੱਚਿਆਂ ਅਤੇ ਔਲੂੜਾਂ ਵਿੱਚ Quetiapine ਕਿੰਨੀ ਕੁ ਚੰਗੀ ਤਰ੍ਹਾਂ ਕੰਮ ਕਰਦੀ ਹੈ?

ਮੌਜੂਦਾ ਸਬੂਤ ਬੱਚਿਆਂ ਅਤੇ ਔਲੂੜਾਂ ਲਈ Quetiapine ਦਾ ਇਸਤੇਮਾਲ ਕੀਤੇ ਜਾਣ ਦਾ ਸਮਰਥਨ ਕਰਦੇ ਹਨ। ਸਕਿਜ਼ੋਫ੍ਰੇਨੀਆ ਅਤੇ ਦੇ-ਧਰੁਵੀ ਵਿਗਾੜਾਂ ਦੇ ਇਲਾਜ ਸੰਬੰਧੀ ਇੱਕ ਅਧਿਐਨ ਵਿੱਚ Quetiapine ਨੂੰ ਪਲੈਸੀਬੋ (ਇੱਕ ਫ਼ੋਕੀ ਗੋਲੀ ਜਿਹੜੀ ਦੇਖਣ ਵਿੱਚ ਦਵਾਈ ਵਰਗੀ ਲੱਗਦੀ ਹੈ) ਨਾਲੋਂ ਵਧੀਆ ਦਿਖਾਇਆ ਗਿਆ ਹੈ। ਬੱਚਿਆਂ ਅਤੇ ਔਲੂੜਾਂ ਵਿੱਚ ਇਨ੍ਹਾਂ ਵਿਗਾੜਾਂ ਦੇ ਇਲਾਜ ਲਈ Quetiapine ਅਮਰੀਕਾ ਵਿੱਚ ਪ੍ਰਵਾਨਿਤ ਹੈ।

Quetiapine ਨੂੰ ਵਿਹਾਰ ਸੰਬੰਧੀ ਵਿਗਾੜ (ਬਹੁਤ ਗੁੱਸਾ ਆਉਣਾ) ਦੇ ਇਲਾਜ ਵਿੱਚ ਪਲੈਸੀਬੋ ਨਾਲੋਂ ਵਧੀਆ ਦਿਖਾਇਆ ਗਿਆ ਹੈ। ਬਾਲਗਾਂ ਵਿੱਚ ਜਦੋਂ ਡਿਪਰੈਸ਼ਨ ਦੇ ਇਲਾਜ ਵਿੱਚ ਦੂਜੇ ਆਮ ਐਂਟੀ ਡਿਪਰੈਸੈਂਟ ਕਾਮਯਾਬ ਨਹੀਂ ਹੋਏ ਤਾਂ Quetiapine ਪਲੈਸੀਬੋ ਨਾਲੋਂ ਵਧੀਆ ਨਤੀਜੇ ਦਿੰਦੀ ਵਿਖਾਈ ਗਈ ਹੈ। ਇਹ ਚੀਜ਼ ਬੱਚਿਆਂ ਅਤੇ ਔਲੂੜਾਂ ਵਿੱਚ ਨਹੀਂ ਦਰਸਾਇਆ ਗਈ ਹੈ।

ਆਟਿਜ਼ਮ ਅਤੇ ਚਿੰਤਾ ਰੋਗ ਨਾਲ ਸੰਬੰਧਿਤ ਲੱਛਣਾਂ ਦੇ ਇਲਾਜ ਲਈ Quetiapine ਦਾ ਇਸਤੇਮਾਲ ਕੀਤੇ ਜਾਣ ਬਾਰੇ ਘੱਟ ਜਾਣਕਾਰੀ ਮਿਲਦੀ ਹੈ। ਫਿਰ ਵੀ, ਉਪਲਬਧ ਸਬੂਤ ਇਸ ਦੇ ਹੱਕ ਵਿੱਚ ਹੀ ਹਨ। ਭਾਵੇਂ ਬਹੁਤਾ ਅਧਿਐਨ ਨਹੀਂ ਕੀਤਾ ਗਿਆ, ਪਰ ਇਹ ਦੇਖਿਆ ਗਿਆ ਹੈ ਕਿ Quetiapine ਨੀਂਦ ਵਧਾਉਣ ਵਿੱਚ ਸਹਾਈ ਹੁੰਦੀ ਹੈ।

Quetiapine ਕਿਵੇਂ ਲਈ ਜਾਣੀ ਚਾਹੀਦੀ ਹੈ?

Quetiapine ਗੋਲੀਆਂ ਅਤੇ ਐਕਸਟੈਂਡਿਡ ਰਿਲੀਜ਼ (XR) (ਐਕਸ ਆਰ) ਗੋਲੀਆਂ (ਇਹ ਗੋਲੀਆਂ ਹੌਲੀ-ਹੌਲੀ ਦਵਾਈ ਛੱਡ ਕੇ ਅਸਰ ਕਰਦੀਆਂ ਹਨ) ਦੇ ਰੂਪ ਵਿੱਚ ਉਪਲਬਧ ਹੈ। ਆਮ ਤੌਰ 'ਤੇ XR ਗੋਲੀ ਦਿਨ ਵਿੱਚ ਇੱਕ ਵਾਰੀ ਅਤੇ ਰੈਗੂਲਰ ਗੋਲੀ ਦਿਨ ਵਿੱਚ ਦੋ ਵਾਰ ਭੋਜਨ ਦੇ ਨਾਲ ਜਾਂ ਇਸ ਤੋਂ ਬਿਨਾਂ ਲਈ ਜਾਂਦੀ ਹੈ। ਇਹ ਦਵਾਈ ਹਰ ਰੋਜ਼ ਇੱਕੋ ਸਮੇਂ 'ਤੇ ਤੁਹਾਡੇ ਡਾਕਟਰ ਦੇ ਨਿਰਦੇਸ਼ ਮੁਤਾਬਕ ਲਈ ਜਾਣੀ ਚਾਹੀਦੀ ਹੈ। ਇਸ ਨੂੰ ਆਪਣੇ ਕਿਸੇ ਰੋਜ਼ਾਨਾ ਕਾਰਜ ਨਾਲ ਜੋੜਨ ਦੀ ਕੋਸ਼ਿਸ਼ ਕਰੋ (ਜਿਵੇਂ ਸਵੇਰੇ ਨਾਸ਼ਤਾ ਕਰਨਾ ਜਾਂ ਦੰਦ ਬੁਰਸ਼ ਕਰਨੇ) ਤਾਂ ਕਿ ਤੁਸੀਂ ਭੁੱਲ ਨਾ ਜਾਓ। Quetiapine ਲੈਣ ਦੇ ਦੌਰਾਨ ਸ਼ਰਾਬ ਪੀਣ ਤੋਂ ਪਰਹੇਜ਼ ਕਰੋ।

ਆਮ ਤੌਰ 'ਤੇ ਤੁਹਾਡੀ ਉਮਰ ਅਤੇ ਵਜ਼ਨ ਦੇ ਹਿਸਾਬ ਨਾਲ ਤੁਹਾਡਾ ਡਾਕਟਰ Quetiapine ਦੀ ਹਲਕੀ ਖੁਰਾਕ ਨਾਲ ਸ਼ੁਰੂਆਤ ਕਰੇਗਾ ਅਤੇ ਤੁਹਾਡਾ ਪ੍ਰਤੀਕਰਮ ਵੇਖਦਿਆਂ ਕਈ ਦਿਨਾਂ ਜਾਂ ਹਫ਼ਤਿਆਂ ਦੌਰਾਨ ਹੌਲੀ-ਹੌਲੀ ਇਸ ਖੁਰਾਕ ਵਿੱਚ ਵਾਧਾ ਕਰੇਗਾ। ਤੁਸੀਂ ਇਸ ਦਵਾਈ ਨੂੰ ਕਿੰਨੀ ਚੰਗੀ ਤਰ੍ਹਾਂ ਬਰਦਾਸ਼ਤ ਕਰ ਸਕਦੇ ਹੋ (ਦਵਾਈ ਕਿੰਨੀ ਕੁ ਚੰਗੀ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਤੁਸੀਂ ਦਵਾਈ ਦੇ ਮਾੜੇ ਪ੍ਰਭਾਵਾਂ ਨਾਲ ਕਿਵੇਂ ਨਜਿੱਠ ਰਹੇ ਹੋ) ਅਤੇ ਤੁਹਾਡੇ ਲੱਛਣਾਂ ਨੂੰ ਘਟਾਉਣ ਵਿੱਚ ਇਹ ਕਿੰਨੇ ਚੰਗੇ ਤਰੀਕੇ ਨਾਲ ਸਹਾਈ ਹੁੰਦੀ ਹੈ, ਇਸ ਦੇ ਆਧਾਰ 'ਤੇ ਤੁਸੀਂ ਅਤੇ ਤੁਹਾਡਾ ਡਾਕਟਰ ਇਹ ਵਿਚਾਰ-ਵਟਾਂਦਰਾ ਕਰ ਸਕਦੇ ਹੋ ਕਿ ਤੁਹਾਡੇ ਵਾਸਤੇ ਦਵਾਈ ਲੈਣੀ ਜਾਰੀ ਰੱਖਣ ਲਈ ਕਿੰਨੀ ਖੁਰਾਕ ਢੁਕਵੀਂ ਰਹੇਗੀ।

Quetiapine ਐਕਸਟੈਂਡਿਡ ਰਿਲੀਜ਼ (ਐਕਸ ਆਰ) ਗੋਲੀਆਂ ਕਿਸੇ ਤਰਲ ਨਾਲ ਸਾਬਤੀਆਂ ਹੀ ਲੰਘਾਉਣੀਆਂ ਚਾਹੀਦੀਆਂ ਹਨ।

Quetiapine ਗੋਲੀਆਂ ਅਤੇ ਐਕਸਟੈਂਡਿਡ ਰਿਲੀਜ਼ (ਐਕਸ ਆਰ) ਗੋਲੀਆਂ ਨੂੰ ਪੀਸ ਕੇ, ਚੱਬ ਕੇ, ਤੋੜ ਕੇ ਨਾ ਲਓ।

Quetiapine ਕਦੋਂ ਅਸਰ ਕਰਨਾ ਸ਼ੁਰੂ ਕਰਦੀ ਹੈ?

ਇਹ ਇਸ ਗੱਲ ਉੱਪਰ ਨਿਰਭਰ ਕਰਦਾ ਹੈ ਕਿ ਤੁਸੀਂ ਇਸ ਨੂੰ ਬਿਮਾਰੀ ਦੇ ਕਿਸੇ ਲੱਛਣ ਲਈ ਲੈ ਰਹੇ ਹੋ। ਕਈ ਵਾਰ ਤਾਂ 1 ਤੋਂ 2 ਹਫ਼ਤਿਆਂ ਵਿੱਚ ਹੀ ਫ਼ਰਕ ਦੇਖਿਆ ਜਾ ਸਕਦਾ ਹੈ। ਪਰ ਕਈ ਵਾਰ ਦਵਾਈ ਦੇ ਪੂਰੇ ਫਾਇਦੇ ਮਿਲਣ ਵਿੱਚ 6 ਹਫ਼ਤਿਆਂ ਤਕ ਦਾ ਸਮਾਂ ਲੱਗ ਸਕਦਾ ਹੈ। ਜਦੋਂ Quetiapine ਠੀਕ ਅਸਰ ਕਰਦੀ ਹੈ ਤਾਂ ਤੁਸੀਂ ਦੇਖੋਗੇ ਕਿ ਤੁਹਾਡੇ ਵਿਚਾਰ ਵਧੇਰੇ ਸਪਸ਼ਟ ਅਤੇ ਸੰਗਠਿਤ (ਤਰਤੀਬ ਅਨੁਸਾਰ) ਹੋਣਗੇ। ਗੁੱਸਾ ਆਉਣਾ ਘੱਟ ਹੋ ਸਕਦਾ ਹੈ, ਜਿਹੜੀਆਂ ਆਵਾਜ਼ਾਂ ਜਾਂ ਵਸਤੂਆਂ ਸਿਰਫ਼ ਤੁਹਾਨੂੰ ਹੀ ਸੁਣਦੀਆਂ, ਦਿਸਦੀਆਂ ਸਨ (ਮਨੋਭ੍ਰਾਂਤੀ), ਉਹ ਪੂਰੀ ਤਰ੍ਹਾਂ ਬੰਦ ਹੋ ਜਾਣਗੀਆਂ ਜਾਂ ਬਹੁਤ ਘੱਟ ਹੋ ਜਾਣਗੀਆਂ। ਤੁਹਾਡਾ ਮੂਡ ਵਧੇਰੇ ਟਿਕਿਆ ਹੋਇਆ ਹੋ ਜਾਵੇਗਾ ਅਤੇ ਬਹੁਤ ਲੱਗਣ ਵਾਲਾ ਡਰ ਅਤੇ ਚਿੰਤਾਵਾਂ ਘੱਟ ਹੋ ਜਾਣਗੇ। ਇਹ ਗੱਲ ਮਹੱਤਵਪੂਰਨ ਹੈ ਕਿ ਚਾਹੇ ਤੁਸੀਂ ਠੀਕ ਵੀ ਮਹਿਸੂਸ ਕਰ ਰਹੇ ਹੋਵੋ ਤਾਂ ਵੀ ਆਪਣੀ Quetiapine ਲੈਣੀ ਜਾਰੀ ਰੱਖੋ ਕਿਉਂਕਿ ਇਹ ਲੱਛਣਾਂ ਨੂੰ ਮੁੜ ਪਰਤਣ ਤੋਂ ਰੋਕੇਗੀ। ਜੇ ਤੁਸੀਂ ਇਹ ਦਵਾਈ ਮੂਡ ਵਿਗਾੜਾਂ ਦੇ ਇਲਾਜ ਲਈ ਲੈ ਰਹੇ ਹੋ ਤਾਂ ਤੁਸੀਂ ਪਹਿਲੇ 1 ਤੋਂ 2 ਹਫ਼ਤਿਆਂ ਵਿੱਚ ਹੀ ਤਬਦੀਲੀਆਂ ਦੇਖਣ ਲੱਗ ਪਵੋਗੇ।

Quetiapine ਵਰਗੀਆਂ ਦਵਾਈਆਂ ਹਰ ਕਿਸੇ ਲਈ ਫਾਇਦੇਮੰਦ ਨਹੀਂ ਹੁੰਦੀਆਂ। ਜੇ ਤੁਸੀਂ 6 ਹਫ਼ਤਿਆਂ ਵਿੱਚ ਠੀਕ ਮਹਿਸੂਸ ਨਹੀਂ ਕਰਦੇ, ਤੁਹਾਡਾ ਡਾਕਟਰ ਤੁਹਾਨੂੰ ਕੋਈ ਹੋਰ ਦਵਾਈ ਲੈਣ ਦੀ ਸਿਫ਼ਾਰਸ਼ ਕਰ ਸਕਦਾ ਹੈ।



ਮੈਨੂੰ Quetiapine ਕਿੰਨੀ ਦੇਰ ਤਕ ਲੈਣੀ ਪਵੇਗੀ?

ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਤੁਹਾਡੇ ਲੱਛਣ ਕਿਹੋ ਜਿਹੇ ਹਨ, ਉਹ ਲੱਛਣ ਕਿੰਨੀ-ਕਿੰਨੀ ਦੇਰ ਬਾਅਦ ਸਾਹਮਣੇ ਆਉਂਦੇ ਹਨ ਅਤੇ ਤੁਹਾਡੇ ਵਿੱਚ ਇਹ ਲੱਛਣ ਕਿੰਨੇ ਸਮੇਂ ਤੋਂ ਹਨ। ਬਹੁਤੇ ਲੋਕਾਂ ਨੂੰ Quetiapine ਕਈ ਮਹੀਨਿਆਂ ਲਈ ਲੈਣੀ ਪੈਂਦੀ ਹੈ। ਇਸ ਨਾਲ ਤੁਹਾਡੇ ਲੱਛਣਾਂ ਨੂੰ ਸਥਿਰ ਹੋਣ ਅਤੇ ਤੁਹਾਨੂੰ ਆਪਣੀ ਕਾਰਜਸ਼ੀਲਤਾ ਦੁਬਾਰਾ ਹਾਸਲ ਕਰਨ ਵਿੱਚ ਮਦਦ ਮਿਲਦੀ ਹੈ। ਤੁਹਾਡਾ ਡਾਕਟਰ Quetiapine ਨੂੰ ਜਾਰੀ ਰੱਖਣ ਸੰਬੰਧੀ ਫ਼ਾਇਦਿਆਂ ਅਤੇ ਖ਼ਤਰਿਆਂ ਬਾਰੇ ਤੁਹਾਡੇ ਨਾਲ ਗੱਲਬਾਤ ਕਰੇਗਾ। ਇਸ ਮੌਕੇ, ਤੁਸੀਂ ਵੀ ਆਪਣੇ ਡਾਕਟਰ ਨਾਲ ਇਹ ਗੱਲਬਾਤ ਕਰ ਸਕਦੇ ਹੋ ਕਿ ਤੁਹਾਨੂੰ ਹੋਰ ਕਿੰਨਾ ਚਿਰ ਇਹ ਦਵਾਈ ਲੈਣ ਦੀ ਲੋੜ ਪੈ ਸਕਦੀ ਹੈ।

ਆਪਣੇ ਡਾਕਟਰ ਨਾਲ ਸਲਾਹ ਕੀਤੇ ਬਗ਼ੈਰ ਇਸ ਦਵਾਈ ਦੀ ਮਾਤਰਾ ਨਾ ਵਧਾਉ, ਨਾ ਘਟਾਉ ਅਤੇ ਦਵਾਈ ਲੈਣੀ ਬੰਦ ਨਾ ਕਰੋ। ਜੇ ਤੁਸੀਂ ਅਚਾਨਕ Quetiapine ਲੈਣੀ ਬੰਦ ਕਰ ਦਿੰਦੇ ਹੋ ਤਾਂ ਇਹ ਸੰਭਵ ਹੈ ਕਿ ਤੁਹਾਡੇ ਲੱਛਣ ਦੁਬਾਰਾ ਆ ਸਕਦੇ ਹਨ ਜਾਂ ਤੁਹਾਨੂੰ ਕੋਈ ਮਾੜਾ ਰੀਐਕਸ਼ਨ ਹੋ ਸਕਦਾ ਹੈ।

ਕੀ Quetiapine ਦਾ ਅਮਲ ਲੱਗ ਸਕਦਾ ਹੈ?

ਨਹੀਂ, Quetiapine ਦਾ ਅਮਲ ਨਹੀਂ ਲੱਗਦਾ ਅਤੇ ਤੁਹਾਨੂੰ ਇਹ ਦਵਾਈ ਲੈਣ ਦੀ "ਤਲਬ" ਨਹੀਂ ਹੋਵੇਗੀ, ਜਿਵੇਂ ਕਿ ਤੁਹਾਨੂੰ ਨਿਕੋਟਿਨ ਜਾਂ ਹੋਰ ਨਸ਼ੀਲੇ ਪਦਾਰਥਾਂ ਦੀ ਤਲਬ ਹੋ ਸਕਦੀ ਹੈ। ਜੇ ਤੁਸੀਂ ਅਤੇ ਤੁਹਾਡਾ ਡਾਕਟਰ ਇਹ ਫ਼ੈਸਲਾ ਕਰੋ ਕਿ Quetiapine ਲੈਣੀ ਬੰਦ ਕਰਨਾ ਤੁਹਾਡੇ ਲਈ ਸਭ ਤੋਂ ਉੱਤਮ ਹੈ, ਤਾਂ ਤੁਹਾਡਾ ਡਾਕਟਰ ਦਵਾਈ ਨੂੰ ਖਾਣ ਤੋਂ ਬੰਦ ਕਰਨ ਬਾਰੇ ਤੁਹਾਨੂੰ ਵਿਸਥਾਰ ਸਹਿਤ ਦੱਸੇਗਾ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਕਿ ਜਦੋਂ ਤੁਹਾਡਾ ਸਰੀਰ ਇਸ ਦਵਾਈ ਤੋਂ ਬਿਨਾ ਰਹਿਣ ਲਈ ਆਪਣੇ ਆਪ ਨੂੰ ਢਾਲ ਰਿਹਾ ਹੋਵੇ, ਉਦੋਂ ਤੁਸੀਂ ਇਸ ਦੇ ਨਕਾਰਾਤਮਕ ਪ੍ਰਭਾਵ ਨਾ ਮਹਿਸੂਸ ਕਰੋ।

Quetiapine ਦੇ ਮਾੜੇ ਪ੍ਰਭਾਵ ਕੀ ਹਨ ਅਤੇ ਜੇ ਮੈਨੂੰ ਇਹ ਮਾੜੇ ਪ੍ਰਭਾਵ ਹੋ ਜਾਣ ਤਾਂ ਮੈਨੂੰ ਕੀ ਕਰਨਾ ਚਾਹੀਦਾ ਹੈ?

ਬਹੁਤੀਆਂ ਹੋਰਨਾ ਦਵਾਈਆਂ ਵਾਂਗ, Quetiapine ਲੈਣ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ। ਪਰ ਬਹੁਤੇ ਮਾੜੇ ਪ੍ਰਭਾਵ ਮਾਮੂਲੀ ਅਤੇ ਥੋੜ੍ਹੇ ਸਮੇਂ ਲਈ ਹੁੰਦੇ ਹਨ। ਕਈ ਵਾਰ ਕਿਸੇ ਵੀ ਫ਼ਾਇਦੇਮੰਦ ਪ੍ਰਭਾਵ ਤੋਂ ਪਹਿਲਾਂ ਮਾੜੇ ਪ੍ਰਭਾਵ ਹੋ ਸਕਦੇ ਹਨ। ਕੁਝ ਵਿਅਕਤੀਆਂ ਨੂੰ ਅਜਿਹੇ ਮਾੜੇ ਪ੍ਰਭਾਵਾਂ ਦਾ ਅਨੁਭਵ ਹੋਣ ਦੀ ਸੰਭਾਵਨਾ ਵੀ ਹੁੰਦੀ ਹੈ ਜਿਹੜੇ ਉਨ੍ਹਾਂ ਨੂੰ ਗੰਭੀਰ ਜਾਂ ਲੰਮੇ ਸਮੇਂ ਤਕ ਚੱਲਣ ਵਾਲੇ ਮਹਿਸੂਸ ਹੋ ਸਕਦੇ ਹਨ। ਜੇ ਅਜਿਹਾ ਹੁੰਦਾ ਹੈ ਤਾਂ ਇਨ੍ਹਾਂ ਨਾਲ ਨਜਿੱਠਣ ਸੰਬੰਧੀ ਤਰੀਕਿਆਂ ਬਾਰੇ ਤੁਰੰਤ ਆਪਣੇ ਡਾਕਟਰ ਨਾਲ ਗੱਲਬਾਤ ਕਰੋ। ਇਸ ਦਵਾਈ ਨੂੰ ਲੈਣ ਦੇ ਕੁਝ ਆਮ ਮਾੜੇ ਪ੍ਰਭਾਵ ਅਗਲੇ ਪੰਨੇ ਉੱਤੇ ਦਿੱਤੇ ਗਏ ਹਨ। ਬ੍ਰੈਕਟਾਂ ਵਿੱਚ ਇਨ੍ਹਾਂ ਪ੍ਰਭਾਵਾਂ ਨੂੰ ਘਟਾਉਣ ਦੇ ਤਰੀਕੇ ਸੁਝਾਏ ਗਏ ਹਨ।

ਆਮ ਮਾੜੇ ਪ੍ਰਭਾਵ

ਮਾੜੇ ਪ੍ਰਭਾਵ ਦਵਾਈ ਸ਼ੁਰੂ ਕਰਨ ਸਮੇਂ ਜਾਂ ਦਵਾਈ ਦੀ ਖੁਰਾਕ ਵਧਾਉਣ ਤੋਂ ਬਾਅਦ ਜ਼ਿਆਦਾ ਆਮ ਹੋ ਸਕਦੇ ਹਨ। ਜੇ ਇਨ੍ਹਾਂ ਵਿੱਚੋਂ ਕੋਈ ਵੀ ਮਾੜਾ ਪ੍ਰਭਾਵ ਤੁਹਾਡੇ ਲਈ ਬਹੁਤ ਜ਼ਿਆਦਾ ਪਰੇਸ਼ਾਨੀ ਖੜੀ ਕਰਦਾ ਹੈ ਤਾਂ ਕਿਰਪਾ ਕਰਕੇ ਆਪਣੇ ਡਾਕਟਰ, ਨਰਸ ਜਾਂ ਫ਼ਾਰਮਾਸਿਸਟ ਨਾਲ ਗੱਲਬਾਤ ਕਰੋ।

- ਗੁੱਸਾ (ਐਨਰਜੀ ਡ੍ਰਿੱਕਸ, ਕੋਲਾ ਅਤੇ ਕੈਫੀ ਜਿਹੀਆਂ ਚੀਜ਼ਾਂ ਤੋਂ ਮਿਲਣ ਵਾਲੀ ਕੈਫੀਨ ਤੋਂ ਪਰਹੇਜ਼ ਕਰੋ)
- ਕਬਜ਼ (ਕਸਰਤ, ਤਰਲ ਪਦਾਰਥਾਂ, ਸਬਜ਼ੀਆਂ, ਫਲਾਂ ਅਤੇ ਫਾਇਬਰ ਦੀ ਮਾਤਰਾ ਵਧਾ ਲਓ। ਜੇ ਫਿਰ ਵੀ ਫਰਕ ਨਾ ਪਵੇ ਤਾਂ ਪਖਾਨਾ ਨਰਮ ਕਰਨ ਵਾਲੇ ਪਦਾਰਥ – ਲੈਕਜ਼ੇਟਿਵ – ਬਾਰੇ ਮਸ਼ਵਰੇ ਲਈ ਆਪਣੇ ਡਾਕਟਰ ਜਾਂ ਫਾਰਮਾਸਿਸਟ ਨਾਲ ਸੰਪਰਕ ਕਰੋ)
- ਚੱਕਰ ਆਉਣੇ (ਬੈਠਣ ਜਾਂ ਲੇਟਣ ਤੋਂ ਬਾਅਦ ਬਹੁਤ ਹੌਲੀ ਉੱਠਣ ਦੀ ਕੋਸ਼ਿਸ਼ ਕਰੋ)
- ਸੁਸਤੀ ਅਤੇ ਨੀਂਦ ਆਉਂਦੀ ਮਹਿਸੂਸ ਹੋਣਾ (ਦਵਾਈ ਨੂੰ ਸੌਣ ਵੇਲੇ ਲੈਣ ਦੀ ਕੋਸ਼ਿਸ਼ ਕਰੋ)
- ਮੂੰਹ ਖੁਸ਼ਕ ਹੋਣਾ (ਖੰਡ ਰਹਿਤ ਰਿਊਇੰਗਮ ਜਾਂ ਖੰਡ ਰਹਿਤ ਟੈਫੀਆਂ, ਬਰਫ਼ ਦੀਆਂ ਟੁਕੜੀਆਂ ਜਾਂ ਕੁਲਫੀਆਂ ਖਾਣ ਦੀ ਕੋਸ਼ਿਸ਼ ਕਰੋ)
- ਸਿਰ ਦਰਦ (ਦਰਦ ਨਿਵਾਰਕ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰੋ, ਜਿਵੇਂ ਕਿ ਅਸੀਟਾਮਿਨਾਫਿਨ (ਸਾਚੀ Tylenol® - ਟਾਇਲਾਨੋਲ))
- ਭੁੱਖ ਵਧਣੀ (ਵੱਧ ਕੈਲੋਰੀਆਂ ਵਾਲਾ ਭੋਜਨ ਖਾਣ ਤੋਂ ਪਰਹੇਜ਼ ਕਰੋ)
- ਪੇਟ ਦਰਦ (ਆਪਣੀ ਦਵਾਈ ਭੋਜਨ ਦੇ ਨਾਲ ਲਓ)
- ਭਾਰ ਵਧਣਾ (ਆਪਣੀ ਖੁਰਾਕ ਤੇ ਨਜ਼ਰ ਰੱਖੋ, ਕਸਰਤ ਵਧਾ ਲਓ)

ਅਸਾਧਾਰਨ ਮਾੜੇ ਪ੍ਰਭਾਵ (ਭਾਵ ਕਿ ਜਿਹੜੇ 5% ਤੋਂ ਵੀ ਘੱਟ ਮਰੀਜ਼ਾਂ ਨੂੰ ਹੁੰਦੇ ਹਨ)

ਜੇ ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਮਾੜਾ ਪ੍ਰਭਾਵ ਮਹਿਸੂਸ ਹੁੰਦਾ ਹੈ ਤਾਂ ਤੁਰੰਤ ਆਪਣੇ ਡਾਕਟਰ ਨੂੰ ਮਿਲੋ:

- ਪਿਸ਼ਾਬ ਕਰਨ ਵਿੱਚ ਮੁਸ਼ਕਲ
- ਬੇਹੋਸ਼ੀ, ਸਿਰ ਘੁੰਮਣਾ, ਸੰਤੁਲਨ ਬਣਾਉਣ ਵਿੱਚ ਦਿੱਕਤ
- ਦਿਲ ਦੀ ਤੇਜ਼ ਜਾਂ ਬੇ-ਤਰਤੀਬੀ ਧੜਕਨ
- ਬੇਚੈਨੀ ਮਹਿਸੂਸ ਹੋਣਾ
- ਬੁਖਾਰ ਜਾਂ ਲੋੜ ਤੋਂ ਵੱਧ ਪਸੀਨਾ
- ਵਾਰ-ਵਾਰ ਪਿਸ਼ਾਬ ਆਉਣਾ ਅਤੇ ਬਹੁਤ ਜ਼ਿਆਦਾ ਪਿਆਸ ਲੱਗਣੀ
- ਚਮੜੀ ਲਾਲ ਹੋ ਜਾਣੀ
- ਮਿਰਗੀ ਪੈਣਾ
- ਢਿੱਡ ਵਿੱਚ ਬਹੁਤ ਜ਼ਿਆਦਾ ਦਰਦ ਹੋਣਾ
- ਸਰੀਰ ਕੰਬਣਾ, ਅਕੜਾਹਟ ਜਾਂ ਤੁਰਨ-ਫਿਰਨ ਵਿੱਚ ਦਿੱਕਤ, ਮਾਸ-ਪੇਸ਼ੀਆਂ ਵਿੱਚ ਕੜਵੱਲ ਪੈਣੇ, ਪੱਠਿਆਂ ਵਿੱਚ ਬਹੁਤ ਦਰਦ ਹੋਣਾ ਜਾਂ ਅਕੜੇਵਾਂ, ਗਲੇ ਜਾਂ ਵਿੱਚ ਜੀਭ ਵਿੱਚ ਅਕੜਾਹਟ
- ਇਨਫੈਕਸ਼ਨ ਦੇ ਸੰਕੇਤ (ਬੁਖਾਰ, ਗਲਾ ਖਰਾਬ ਹੋਣਾ, ਖੰਘ ਨਾਲ ਬਲਗਮ ਆਉਣੀ, ਫੁਲੂ ਵਰਗੇ ਲੱਛਣ)
- ਰਾਤ ਨੂੰ ਆਮ ਤੌਰ 'ਤੇ ਸੁੱਤੇ ਪਏ ਸਾਹ ਆਉਣਾ ਬੰਦ ਹੋ ਜਾਣਾ (ਸਲੀਪ ਐਪਨੀਆ)
- ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੇ ਵਿਚਾਰ, ਖੁਦਕੁਸ਼ੀ, ਚਿੜ੍ਹਚਿੜ੍ਹੇਪਣ ਵਿੱਚ ਵਾਧਾ, ਕਿਸੇ ਨਾਲ ਗੱਲ ਕਰਨ ਨੂੰ ਦਿਲ ਨਾ ਕਰਨਾ, ਭੈੜਾ ਮਹਿਸੂਸ ਹੋਣਾ
- ਕਮਜ਼ੋਰੀ ਜਾਂ ਪੱਠਿਆਂ ਵਿੱਚ ਬਹੁਤ ਜ਼ਿਆਦਾ ਦਰਦ



ਬਹੁਤ ਹੀ ਘੱਟ ਹੋ ਸਕਣ ਵਾਲੇ ਮਾੜੇ ਪ੍ਰਭਾਵ “ਨਿਊਰੋਲੈਪਟਿਕ ਮੈਲਿਗਨੈਂਟ ਸਿੰਡ੍ਰੋਮ” ਨਾਲ ਵੀ ਕਈ ਵਾਰ Quetiapine ਨੂੰ ਸੰਬੰਧਿਤ ਸਮਝਿਆ ਜਾਂਦਾ ਹੈ। ਪੱਠਿਆਂ ਵਿੱਚ ਤੇਜ਼ ਦਰਦ, ਤੇਜ਼ ਬੁਖਾਰ, ਦਿਲ ਦੀ ਤੇਜ਼ ਧੜਕਨ ਅਤੇ ਵੱਧ ਬਲੱਡ-ਪ੍ਰੈਸ਼ਰ, ਦਿਲ ਦੀ ਬੇ-ਤਰਤੀਬੀ ਧੜਕਨ (ਨਬਜ਼), ਪਸੀਨਾ ਆਉਣਾ ਆਦਿ ਇਸ ਦੇ ਲੱਛਣ ਹਨ। ਜੇ ਇਨ੍ਹਾਂ ਵਿੱਚੋਂ ਕੋਈ ਹੋਵੇ ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।

ਅਜਿਹਾ ਬਹੁਤ ਹੀ ਘੱਟ ਹੁੰਦਾ ਹੈ ਕਿ Quetiapine ਨੂੰ “ਟਾਰਡਿਵ ਡਿਸਕਿਨੇਸੀਆ” ਨਾਮ ਦੇ ਮਾੜੇ ਪ੍ਰਭਾਵ ਨਾਲ ਜੋੜ ਕੇ ਦੇਖਿਆ ਜਾਵੇ। ਜਿਹੜੇ ਮਰੀਜ਼ ਐਂਟੀਸਾਇਕੋਟਿਕ ਦਵਾਈਆਂ ਲੈਂਦੇ ਹਨ, ਉਨ੍ਹਾਂ ਵਿੱਚ ਇਹ ਮਾੜਾ ਪ੍ਰਭਾਵ ਸਥਾਈ ਹੋ ਸਕਦਾ ਹੈ। ਇਸ ਨਾਲ ਸਰੀਰ ਦੇ ਕਈ ਪੱਠੇ ਜਿਵੇਂ ਬੁੱਲ੍ਹ, ਜੀਭ, ਪੈਰਾਂ ਦੀਆਂ ਉਂਗਲਾਂ, ਹੱਥ ਅਤੇ ਗਰਦਨ ਆਦਿ ਆਪਣੇ ਆਪ ਹਰਕਤਾਂ ਕਰਨ ਲੱਗ ਪੈਂਦੇ ਹਨ। ਇਹ ਲੱਛਣ ਵੇਖਦਿਆਂ ਹੀ ਐਂਟੀਸਾਇਕੋਟਿਕ ਦੀ ਵਰਤੋਂ ਰੋਕ ਕੇ ਜਾਂ ਕਿਸੇ ਦੂਸਰੇ “ਅਟਿਪੀਕਲ” ਐਂਟੀਸਾਇਕੋਟਿਕ ਦੀ ਵਰਤੋਂ ਨਾਲ ਇਹ ਮਾੜਾ ਪ੍ਰਭਾਵ ਹੋਣ ਦੇ ਆਸਾਰ ਘੱਟ ਕੀਤੇ ਜਾ ਸਕਦੇ ਹਨ।



ਸੁਝਾਅ: Quetiapine ਨਾਲ ਕਈ ਵਿਅਕਤੀਆਂ ਨੂੰ ਥਕੇਵਾਂ ਹੋ ਸਕਦਾ ਹੈ, ਚੱਕਰ ਆ ਸਕਦੇ ਹਨ ਜਾਂ ਸੁਸਤੀ ਪੈ ਸਕਦੀ ਹੈ। ਜੇ ਤੁਸੀਂ ਇਨ੍ਹਾਂ ਅਸਥਾਈ ਮਾੜੇ ਪ੍ਰਭਾਵਾਂ ਨੂੰ ਮਹਿਸੂਸ ਕਰਦੇ ਹੋ ਤਾਂ ਇਹ ਮਹੱਤਵਪੂਰਨ ਹੈ ਕਿ ਤੁਸੀਂ ਕੋਈ ਭਾਰੀ ਮਸ਼ੀਨ ਜਾਂ ਗੱਡੀ ਚਲਾਉਣ ਤੋਂ ਪਰਹੇਜ਼ ਕਰੋ।

Quetiapine ਲੈਂਦੇ ਸਮੇਂ ਮੈਨੂੰ ਅਤੇ ਮੇਰੇ ਡਾਕਟਰ ਨੂੰ ਕਿਹੜੀਆਂ ਸਾਵਧਾਨੀਆਂ ਬਾਰੇ ਸਚੇਤ ਹੋਣਾ ਚਾਹੀਦਾ ਹੈ?

ਆਪਣੇ ਡਾਕਟਰ ਜਾਂ ਫ਼ਾਰਮਾਸਿਸਟ ਨੂੰ ਦੱਸੋ ਜੇ:

- ਤੁਹਾਨੂੰ ਐਲਰਜੀਆਂ ਹਨ ਜਾਂ ਤੁਸੀਂ ਕਿਸੇ ਦਵਾਈ ਦੇ ਰੀਐਕਸ਼ਨ ਦਾ ਅਨੁਭਵ ਕੀਤਾ ਹੈ।
- ਲੈਕਟੋਜ਼ ਸਹਿਣ ਨਹੀਂ ਕਰਦੇ (Quetiapine ਦੀਆਂ ਗੋਲੀਆਂ ਵਿੱਚ ਲੈਕਟੋਜ਼ ਹੁੰਦੀ ਹੈ)
- ਤੁਸੀਂ ਡਾਕਟਰ ਦੀ ਲਿਖੀ ਹੋਈ ਜਾਂ ਉਸ ਦੀ ਸਲਾਹ ਤੋਂ ਬਗ਼ੈਰ ਕੋਈ ਦਵਾਈ (ਹਰਬਲ ਉਤਪਾਦਾਂ ਸਮੇਤ) ਲੈ ਰਹੇ ਹੋ, ਜਾਂ ਲੈਣ ਦੀ ਯੋਜਨਾ ਬਣਾ ਰਹੇ ਹੋ। ਕੁੱਝ ਦਵਾਈਆਂ Quetiapine ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਜਿਵੇਂ ਕਿ ਸਰੀਰ ਨੂੰ ਸੁਸਤ ਕਰਨ ਵਾਲੀਆਂ ਦਵਾਈਆਂ, ਬਲੱਡ ਪ੍ਰੈਸ਼ਰ ਦੀਆਂ ਦਵਾਈਆਂ, ਕੁੱਝ ਐਂਟੀਬਾਇਓਟਿਕਸ (ਰੋਗਾਣੂ-ਨਾਸ਼ਕ ਦਵਾਈਆਂ), ਕਬਜ਼ ਕਰਨ ਵਾਲੀਆਂ ਦਵਾਈਆਂ ਅਤੇ ਕਈ ਹੋਰ ਦਵਾਈਆਂ। ਜੇ ਤੁਸੀਂ ਅਜਿਹੀਆਂ ਦਵਾਈਆਂ ਲੈ ਰਹੇ ਹੋ ਜਿਹੜੀਆਂ Quetiapine ਨੂੰ ਪ੍ਰਭਾਵਿਤ ਕਰਦੀਆਂ ਹਨ ਤਾਂ ਡਾਕਟਰ ਤੁਹਾਡੀਆਂ ਦਵਾਈਆਂ ਦੀਆਂ ਖੁਰਾਕਾਂ ਬਦਲ ਸਕਦਾ ਹੈ ਜਾਂ ਤੁਹਾਨੂੰ ਆਪਣੀ ਦੇਖਰੇਖ ਵਿੱਚ ਰੱਖ ਕੇ ਬਹੁਤ ਧਿਆਨ ਨਾਲ ਮਾੜੇ ਪ੍ਰਭਾਵਾਂ ਦੀ ਨਿਗਰਾਨੀ ਕਰ ਸਕਦਾ ਹੈ।
- ਤੁਹਾਡਾ ਦਿਲ ਦੀ ਬਿਮਾਰੀ, ਮਿਰਗੀ, ਗੁਰਦਿਆਂ ਜਾਂ ਜਿਗਰ ਦੀ ਬਿਮਾਰੀ, ਪਿਸ਼ਾਬ ਆਉਣ ਵਿੱਚ ਤਕਲੀਫ਼ (ਪਿਸ਼ਾਬ ਰੁਕਣਾ) ਬਹੁਤ ਜ਼ਿਆਦਾ ਕਬਜ਼, ਪੇਟ ਸਾਫ਼ ਹੋਣ ਵਿੱਚ ਰੁਕਾਵਟ, ਡਾਈਬੀਟੀਜ਼ (ਜਾਂ ਪਰਿਵਾਰ ਵਿੱਚ ਡਾਈਬੀਟੀਜ਼), ਖੂਨ ਦੇ ਚਿੱਟੇ ਸੈੱਲਾਂ (WBC – ਡਬਲਿਊ.ਬੀ.ਸੀ.) ਦੀ ਗਿਣਤੀ ਵਿੱਚ ਕਮੀ ਜਾਂ ਦਵਾਈ ਦੇ ਕੇ ਖੂਨ ਦੇ ਚਿੱਟੇ ਸੈੱਲਾਂ ਦੀ ਗਿਣਤੀ ਵਿੱਚ ਕਟੌਤੀ ਕੀਤੇ ਜਾਣ, ਮੇਤੀਆਂ ਹੋਣ ਦਾ ਪਿਛੋਕੜ ਹੈ ਜਾਂ ਜੇ ਰਾਤ ਨੂੰ ਆਮ ਤੌਰ 'ਤੇ ਸੁੱਤੇ ਪਏ ਤੁਹਾਨੂੰ ਸਾਹ ਆਉਣਾ ਬੰਦ ਹੋ ਜਾਂਦਾ ਹੈ (ਸਲੀਪ ਐਪਨੀਆ)।
- ਤੁਹਾਡੀ ਮਾਂਗਵਾਰੀ ਨਹੀਂ ਆਉਂਦੀ, ਤੁਸੀਂ ਗਰਭਵਤੀ ਹੋ (ਜਾਂ ਗਰਭ ਧਾਰਨ ਕਰਨ ਦੀ ਯੋਜਨਾ ਬਣਾ ਰਹੇ ਹੋ) ਜਾਂ ਤੁਸੀਂ ਬੱਚੇ ਨੂੰ ਆਪਣਾ ਦੁੱਧ ਚੁੰਘਾ ਰਹੇ ਹੋ। ਆਪਣੇ ਡਾਕਟਰ ਨੂੰ ਦੱਸੋ ਜੇ Quetiapine ਲੈਣ ਦੇ ਦੌਰਾਨ ਤੁਸੀਂ ਗਰਭ ਧਾਰਨ ਕਰ ਲੈਂਦੇ ਹੋ।
- ਮੌਜੂਦਾ ਸਮੇਂ ਤੁਸੀਂ ਸ਼ਰਾਬ ਪੀਂਦੇ ਹੋ ਜਾਂ ਕੋਈ ਨਸ਼ਾ ਕਰਦੇ ਹੋ ਕਿਉਂਕਿ ਇਹ ਵਸਤਾਂ Quetiapine ਦੇ ਅਸਰ ਨੂੰ ਘਟਾ ਸਕਦੀਆਂ ਹਨ ਅਤੇ/ਜਾਂ ਤੁਹਾਨੂੰ ਥਕਾਵਟ ਅਤੇ ਨੀਂਦ ਆਉਣ ਦਾ ਅਹਿਸਾਸ ਹੁੰਦਾ ਹੈ।



ਸੁਝਾਅ: ਜਦੋਂ ਤੁਸੀਂ ਇਹ ਦਵਾਈ ਲੈ ਰਹੇ ਹੋ, ਤੁਹਾਡੇ ਤਾਪਮਾਨ ਨੂੰ ਠੀਕ ਰੱਖਣ ਵਿੱਚ ਤੁਹਾਡਾ ਸਰੀਰ ਦਿੱਕਤ ਮਹਿਸੂਸ ਕਰ ਸਕਦਾ ਹੈ। ਇਹ ਗੱਲ ਯਕੀਨੀ ਬਣਾਓ ਕਿ ਤੁਸੀਂ ਕਾਫ਼ੀ ਪਾਣੀ ਅਤੇ ਤਰਲ ਪਦਾਰਥ ਪੀਂਦੇ ਹੋ ਤਾਂ ਕਿ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋ ਜਾਵੇ। ਗਰਮ ਦਿਨਾਂ ਵਿੱਚ ਜ਼ਿਆਦਾ ਸਰੀਰਕ ਗਤੀਵਿਧੀਆਂ ਤੋਂ ਪਰਹੇਜ਼ ਕਰੋ।

Quetiapine ਲੈਂਦੇ ਹੋਏ ਮੈਨੂੰ ਕਿਹੜੀਆਂ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ?

- ਆਪਣੇ ਡਾਕਟਰ ਅਤੇ ਲੈਬੋਰੇਟਰੀ ਦੀਆਂ ਸਾਰੀਆਂ ਅਪੋਇੰਟਮੈਂਟਾਂ ਲਈ ਜਾਓ। ਇਹ ਦੇਖਣ ਲਈ ਕਿ ਤੁਸੀਂ Quetiapine ਨਾਲ ਕਿਵੇਂ ਅਤੇ ਕਿੰਨਾ ਠੀਕ ਹੋ ਰਹੇ ਹੋ ਅਤੇ ਇਸ ਦੇ ਮਾੜੇ ਪ੍ਰਭਾਵਾਂ 'ਤੇ ਨਜ਼ਰ ਰੱਖਣ ਲਈ ਤੁਹਾਡਾ ਡਾਕਟਰ ਕੁੱਝ ਖ਼ਾਸ ਲੈਬ ਟੈਸਟਾਂ ਲਈ ਕਹਿ ਸਕਦਾ ਹੈ।
- ਸਿਹਤਮੰਦ ਅਤੇ ਸੰਤੁਲਿਤ ਭੋਜਨ ਖਾਣ ਦੀ ਕੋਸ਼ਿਸ਼ ਕਰੋ ਅਤੇ ਨਿਯਮਤ ਕਸਰਤ ਕਰੋ। Quetiapine ਲੈਣ ਦੇ ਦੌਰਾਨ ਕਈ ਵਿਅਕਤੀਆਂ ਦਾ ਭੁੱਖ ਵਧਣ ਕਰਕੇ ਭਾਰ ਵਧ ਜਾਂਦਾ ਹੈ।
- ਕਿਸੇ ਹੋਰ ਨੂੰ ਆਪਣੀ ਦਵਾਈ ਲੈਣ ਦੀ ਇਜਾਜ਼ਤ ਨਾ ਦਿਓ।

ਜੇ ਮੈਂ Quetiapine ਦੀ ਖੁਰਾਕ ਲੈਣੀ ਭੁੱਲ ਜਾਵਾਂ ਤਾਂ ਮੈਨੂੰ ਕੀ ਕਰਨਾ ਚਾਹੀਦਾ ਹੈ?

ਜੇ ਤੁਸੀਂ Quetiapine ਹਰ ਰੋਜ਼ ਸਿਰਫ਼ ਸ਼ਾਮ ਨੂੰ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਲੈਂਦੇ ਹੋ ਅਤੇ ਕਿਸੇ ਦਿਨ ਤੁਸੀਂ ਦਵਾਈ ਲੈਣੀ ਭੁੱਲ ਜਾਂਦੇ ਹੋ ਤਾਂ ਉਸ ਖੁੰਝੀ ਹੋਈ ਖੁਰਾਕ ਨੂੰ ਛੱਡ ਦਿਓ ਅਤੇ ਅਗਲੇ ਦਿਨ ਤੋਂ ਆਪਣੀ ਦਵਾਈ ਨੂੰ ਪਹਿਲਾਂ ਵਾਂਗ ਲੈਣਾ ਜਾਰੀ ਰੱਖੋ। ਆਪਣੀ ਅਗਲੀ ਖੁਰਾਕ ਨੂੰ ਦੁੱਗਣੀ ਨਾ ਕਰੋ। ਜੇ ਤੁਸੀਂ Quetiapine ਦਿਨ ਵਿੱਚ ਇੱਕ ਤੋਂ ਵੱਧ ਵਾਰੀ ਲੈਂਦੇ ਹੋ ਤਾਂ ਖੁੰਝੀ ਹੋਈ ਖੁਰਾਕ ਨੂੰ ਛੇਤੀ ਤੋਂ ਛੇਤੀ ਲੈ ਲਵੋ। ਪਰ, ਜੇ ਸਮਾਂ ਲਗਭਗ ਤੁਹਾਡੀ ਅਗਲੀ ਖੁਰਾਕ ਦਾ ਹੋ ਚੁੱਕਾ ਹੈ (ਜਿਵੇਂ 4 ਘੰਟਿਆਂ ਦੇ ਵਿੱਚ ਵਿੱਚ) ਤਾਂ ਖੁੰਝੀ ਹੋਈ ਖੁਰਾਕ ਨਾ ਲਓ ਜਾਂ ਆਪਣੀ ਅਗਲੀ ਖੁਰਾਕ ਨੂੰ ਦੁੱਗਣੀ ਨਾ ਕਰੋ। ਇਸ ਦੀ ਬਜਾਏ ਖੁਰਾਕ ਲੈਣ ਦਾ ਆਪਣਾ ਬਾਕਾਇਦਾ ਰੁਟੀਨ ਜਾਰੀ ਰੱਖੋ।



Quetiapine ਨੂੰ ਸੰਭਾਲ ਕੇ ਰੱਖਣ ਲਈ ਕਿਸ ਤਰ੍ਹਾਂ ਦੇ ਹਾਲਾਤ ਦੀ ਲੋੜ ਹੁੰਦੀ ਹੈ?

- ਇਸ ਦਵਾਈ ਨੂੰ ਇਸ ਦੀ ਅਸਲੀ ਸੀਸੀ ਵਿੱਚ, ਕਮਰੇ ਦੇ ਤਾਪਮਾਨ 'ਤੇ ਨਮੀ ਅਤੇ ਤਪਸ ਤੋਂ ਦੂਰ ਰੱਖੋ (ਉਦਾਹਰਣ ਵਜੋਂ, ਇਸ ਨੂੰ ਬਾਥਰੂਮ ਜਾਂ ਰਸੋਈ ਵਿੱਚ ਨਾ ਰੱਖੋ) ਅਤੇ ਰੋਸ਼ਨੀ ਤੋਂ ਬਚਾਓ।
- ਦਵਾਈ ਬੱਚਿਆਂ ਦੀ ਪਹੁੰਚ ਅਤੇ ਨਜ਼ਰ ਤੋਂ ਪਰ੍ਹੇ ਰੱਖੋ।

ਇਲਾਜ ਸੰਬੰਧੀ ਆਪਣੀਆਂ ਚੇਣਾਂ ਬਾਰੇ ਸਮਝਣ ਵਿੱਚ ਆਪਣੇ ਪਰਿਵਾਰ ਦੀ ਮਦਦ ਲਈ ਤੁਸੀਂ ਇਹ ਜਾਣਕਾਰੀ ਆਪਣੇ ਪਰਿਵਾਰ ਨਾਲ ਸਾਂਝੀ ਕਰਨ ਦੇ ਇੱਛੁੱਕ ਹੋ ਸਕਦੇ ਹੋ। ਕਿਉਂਕਿ ਹਰ ਵਿਅਕਤੀ ਦੀਆਂ ਜ਼ਰੂਰਤਾਂ ਵੱਖਰੀਆਂ ਹੁੰਦੀਆਂ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਡਾਕਟਰ, ਨਰਸ ਅਤੇ/ਜਾਂ ਫ਼ਾਰਮਾਸਿਸਟ ਵੱਲੋਂ ਮਿਲੀ ਸਲਾਹ ਦੀ ਪਾਲਣਾ ਕਰੋ ਅਤੇ ਇਸ ਦਵਾਈ ਬਾਰੇ ਜੇ ਤੁਹਾਡੇ ਕੋਈ ਸਵਾਲ ਹੋਣ ਤਾਂ ਉਨ੍ਹਾਂ ਨਾਲ ਗੱਲਬਾਤ ਕਰੋ।

“ਚਾਈਲਡ ਐਂਡ ਅਡੋਲੇਸੈਂਟ ਮੈਂਟਲ ਹੈਲਥ ਪ੍ਰੋਗਰਾਮ” ਦੇ ਸਿਹਤ ਸੰਭਾਲ ਪੇਸ਼ੇਵਰਾਂ ਵੱਲੋਂ ਤਿਆਰ ਕੀਤਾ ਗਿਆ ਅਤੇ “ਕੈਲਟੀ ਮੈਂਟਲ ਹੈਲਥ ਰੀਸੋਰਸ ਸੈਂਟਰ” ਦੇ ਸਟਾਫ਼ ਵੱਲੋਂ ਇਸ ਦੀ ਸਮੀਖਿਆ ਕੀਤੀ ਗਈ।